

ਸਿਰੀਰਾਗੁ ਮਹਲਾ ੧ ॥

Siree Raag, First Mehl:

ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥

It all worked out-I was saved, and the egotism within my heart was subdued.

ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥

The evil energies have been made to serve me, since I placed my faith in the True Guru.

ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥

I have renounced my useless schemes, by the Grace of the True, Carefree Lord. ||1||

ਮਨ ਰੇ ਸਚੁ ਮਿਲੈ ਭਉ ਜਾਇ ॥

O mind, meeting with the True One, fear departs.

ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥

Without the Fear of God, how can anyone become fearless? Become Gurmukh, and immerse yourself in the Shabad. ||1||Pause||

ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥

How can we describe Him with words? There is no end to the descriptions of Him.

ਮੰਗਣ ਵਾਲੇ ਕੇਤਤੇ ਦਾਤਾ ਏਕੋ ਸੋਇ ॥

There are so many beggars, but He is the only Giver.

ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥

He is the Giver of the soul, and the praanaa, the breath of life; when He dwells within the mind, there is peace. ||2||

ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥

The world is a drama, staged in a dream. In a moment, the play is played out.

ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥

Some attain union with the Lord, while others depart in separation.

ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥

Whatever pleases Him comes to pass; nothing else can be done. ||3||

ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥

The Gurmukhs purchase the Genuine Article. The True Merchandise is purchased with the True Capital.

ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥

Those who purchase this True Merchandise through the Perfect Guru are blessed.

ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

O Nanak, one who stocks this True Merchandise shall recognize and realize the Genuine Article. ||4||11||